

ਗਉੜੀ ਮਹਲਾ ੫ ॥

Gauree, Fifth Mehl:

ਜੋ ਇਸੁ ਮਾਰੇ ਸੋਈ ਸੂਰਾ ॥

One who kills this is a spiritual hero.

ਜੋ ਇਸੁ ਮਾਰੇ ਸੋਈ ਪੂਰਾ ॥

One who kills this is perfect.

ਜੋ ਇਸੁ ਮਾਰੇ ਤਿਸਹਿ ਵਡਿਆਈ ॥

One who kills this obtains glorious greatness.

ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥

One who kills this is freed of suffering. ||1||

ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥

How rare is such a person, who kills and casts off duality.

ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥

Killing it, he attains Raja Yoga, the Yoga of meditation and success.

||1||Pause||

ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥

One who kills this has no fear.

ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥

One who kills this is absorbed in the Naam.

ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥

One who kills this has his desires quenched.

ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥

One who kills this is approved in the Court of the Lord. ||2||

ਜੋ ਇਸੁ ਮਾਰੇ ਸੋ ਧਨਵੰਤਾ ॥

One who kills this is wealthy and prosperous.

ਜੋ ਇਸੁ ਮਾਰੇ ਸੋ ਪਤਿਵੰਤਾ ॥

One who kills this is honorable.

ਜੋ ਇਸੁ ਮਾਰੇ ਸੋਈ ਜਤੀ ॥

One who kills this is truly a celibate.

ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥

One who kills this attains salvation. ||3||

ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥

One who kills this - his coming is auspicious.

ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥

One who kills this is steady and wealthy.

ਜੋ ਇਸੁ ਮਾਰੇ ਸੋ ਵਡਭਾਗਾ ॥

One who kills this is very fortunate.

ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥

One who kills this remains awake and aware, night and day. ||4||

ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥

One who kills this is Jivan Mukta, liberated while yet alive.

ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥

One who kills this lives a pure lifestyle.

ਜੋ ਇਸੁ ਮਾਰੇ ਸੋਈ ਸੁਗਿਆਨੀ ॥

One who kills this is spiritually wise.

ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥

One who kills this meditates intuitively. ||5||

ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥

Without killing this, one is not acceptable, even though one may perform millions of rituals, chants and austerities.

ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥

Without killing this, one does not escape the cycle of reincarnation.

ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥

Without killing this, one does not escape death. ||6||

ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥

Without killing this, one does not obtain spiritual wisdom.

ਇਸੁ ਮਾਰੀ ਬਿਨੁ ਜੁਠਿ ਨ ਧੋਈ ॥

Without killing this, one's impurity is not washed off.

ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥

Without killing this, everything is filthy.

ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥

Without killing this, everything is a losing game. ||7||

ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥

When the Lord, the Treasure of Mercy, bestows His Mercy,

ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥

one obtains release, and attains total perfection.

ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥

One whose duality has been killed by the Guru,

ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥

says Nanak, contemplates God. ||8||5||